

 Print Page

Sri Guru Granth Sahib

Displaying 431 of

ਆਸਾਵਰੀ ਮਹਲਾ ੫ ਘਰੁ ੩

Aasaavaree Mehalaa 5 Ghar 3

Aasaavaree, Fifth Mehl, Third House:

ਆਸਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੩੧

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਆਸਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੩੧

ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥

Maerae Man Har Sio Laagee Preeth ||

My mind is in love with the Lord.

ਆਸਾ (ਮਃ ੫) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੨

Raag Asa Aasavaree Guru Arjan Dev

ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥

Saadhhasang Har Har Japath Niramal Saachee Reeth ||1|| Rehaao ||

In the Saadh Sangat, the Company of the Holy, I meditate on the Lord, Har, Har; my lifestyle is pure and true. ||1||Pause||

ਆਸਾ (ਮਃ ੫) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੨

Raag Asa Aasavaree Guru Arjan Dev

ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥

Dharasan Kee Piaas Ghanee Chithavath Anik Prakaar ||

I have such a great thirst for the Blessed Vision of His Darshan; I think of him in so many ways.

ਆਸਾ (ਮਃ ੫) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੩

Raag Asa Aasavaree Guru Arjan Dev

ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥

Karahu Anugrahu Paarabreham Har Kirapaa Dhhaar Muraar ||1||

So be Merciful, O Supreme Lord; shower Your Mercy upon me, O Lord, Destroyer of pride. ||1||

ਆਸਾ (ਮਃ ੫) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੩

Raag Asa Aasavaree Guru Arjan Dev

ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥

Man Paradhaesee Aaeiaa Miliou Saadhh Kai Sang ||

My stranger soul has come to join the Saadh Sangat.

ਆਸਾ (ਮਃ ੫) ਅਸਟ. (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੪

Raag Asa Aasavaree Guru Arjan Dev

ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥

Jis Vakhar Ko Chaahathaa So Paaeiou Naamehi Rang ||2||

That commodity, which I longed for, I have found in the Love of the Naam, the Name of the Lord. ||2||

ਆਸਾ (ਮਃ ੫) ਅਸਟ. (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੪

Raag Asa Aasavaree Guru Arjan Dev

ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥

Jaethae Maaeiaa Rang Ras Binas Jaahi Khin Maahi ||

There are so many pleasures and delights of Maya, but they pass away in an instant.

ਆਸਾ (ਮਃ ੫) ਅਸਟ. (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੫

Raag Asa Aasavaree Guru Arjan Dev

ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥

Bhagath Rathae Therae Naam Sio Sukh Bhunchehi Sabh Thaae ||3||

Your devotees are imbued with Your Name; they enjoy peace everywhere. ||3||

ਆਸਾ (ਮਃ ੫) ਅਸਟ. (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੫

Raag Asa Aasavaree Guru Arjan Dev

ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥

Sabh Jag Chalatho Paekheei Nihachal Har Ko Naao ||

The entire world is seen to be passing away; only the Lord's Name is lasting and stable.

ਆਸਾ (ਮਃ ੫) ਅਸਟ. (੨) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੬

Raag Asa Aasavaree Guru Arjan Dev

ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥

Kar Mithraaee Saadhh Sio Nihachal Paavehi Thaaao ||4||

So make friends with the Holy Saints, so that you may obtain a lasting place of rest. ||4||

ਆਸਾ (ਮਃ ੫) ਅਸਟ. (੨) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੬

Raag Asa Aasavaree Guru Arjan Dev

ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥

Meeth Saajan Suth Bandhhapaa Kooo Hoth N Saathh ||

Friends, acquaintances, children and relatives - none of these shall be your companion.

ਆਸਾ (ਮਃ ੫) ਅਸਟ. (੨) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੭

Raag Asa Aasavaree Guru Arjan Dev

ਏਕੁ ਨਿਵਾਹੁ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥

Eaek Nivaahoo Raam Naam Dheenaa Kaa Prabh Naathh ||5||

The Lord's Name alone shall go with you; God is the Master of the meek. ||5||

ਆਸਾ (ਮਃ ੫) ਅਸਟ. (੨) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੭

Raag Asa Aasavaree Guru Arjan Dev

ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥

Charan Kamal Bohithh Bheae Lag Saagar Thariou Thaeh ||

The Lord's Lotus Feet are the Boat; attached to Them, you shall cross over the world-ocean.

ਆਸਾ (ਮਃ ੫) ਅਸਟ. (੨) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੮

Raag Asa Aasavaree Guru Arjan Dev

ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭੁ ਸਿਉ ਨੇਹ ॥੬॥

Bhaettiou Pooraa Sathiguroo Saachaa Prabh Sio Naeh ||6||

Meeting with the Perfect True Guru, I embrace True Love for God. ||6||

ਆਸਾ (ਮਃ ੫) ਅਸਟ. (੨) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੮

Raag Asa Aasavaree Guru Arjan Dev

ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥

Saadhh Thaerae Kee Jaachanaa Visar N Saas Giraas ||

The prayer of Your Holy Saints is, ""May I never forget You, for even one breath or morsel of food.""

ਆਸਾ (ਮਃ ੫) ਅਸਟ. (੨) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੯

Raag Asa Aasavaree Guru Arjan Dev

ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥

Jo Thudhh Bhaavai So Bhalaa Thaerai Bhaanai Kaaraj Raas ||7||

Whatever is pleasing to Your Will is good; by Your Sweet Will, my affairs are adjusted. ||7||

ਆਸਾ (ਮਃ ੫) ਅਸਟ. (੨) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੯

Raag Asa Aasavaree Guru Arjan Dev

ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥

Sukh Saagar Preetham Milae Oupajae Mehaa Anandh ||

I have met my Beloved, the Ocean of Peace, and Supreme Bliss has welled up within me.

ਆਸਾ (ਮਃ ੫) ਅਸਟ. (੨) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੦

Raag Asa Aasavaree Guru Arjan Dev

ਕਹੁ ਨਾਨਕ ਸਭ ਦੁਖ ਮਿਟੇ ਪ੍ਰਭੁ ਭੇਟੇ ਪਰਮਾਨੰਦ ॥੮॥੧॥੨॥

Kahu Naanak Sabh Dhukh Mittae Prabh Bhaettae Paramaanandh ||8||1||2||

Says Nanak, all my pains have been eradicated, meeting with God, the Lord of Supreme Bliss. ||8||1||2||

ਆਸਾ (ਮਃ ੫) ਅਸਟ. (੨) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੦

Raag Asa Aasavaree Guru Arjan Dev

ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ

Aasaa Mehalaa 5 Bireharrae Ghar 4 Shhanthaa Kee Jathi

Aasaa, Fifth Mehl, Birharray ~ Songs Of Separation, To Be Sung In The Tune Of The Chhants. Fourth House:

ਆਸਾ ਬਿਰਹੜੇ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੩੧

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਆਸਾ ਬਿਰਹੜੇ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੩੧

ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥

Paarabreham Prabh Simareeai Piaarae Dharasan Ko Bal Jaao ||1||

Remember the Supreme Lord God, O Beloved, and make yourself a sacrifice to the Blessed Vision of His Darshan. ||1||

ਆਸਾ ਬਿਰਹੜੇ (ਮਃ ੫) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੨

Raag Asa Guru Arjan Dev

ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥

Jis Simarath Dhukh Beesarehi Piaarae So Kio Thajanaa Jaae ||2||

Remembering Him, sorrows are forgotten, O Beloved; how can one forsake Him? ||2||

ਆਸਾ ਬਿਰਹੜੇ (ਮਃ ੫) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੨

Raag Asa Guru Arjan Dev

ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥

Eihu Than Vaechee Santh Pehi Piaarae Preetham Dhaee Milaae ||3||

I would sell this body to the Saint, O Beloved, if he would lead me to my Dear Lord. ||3||

ਆਸਾ ਬਿਰਹੜੇ (ਮਃ ੫) (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੩

Raag Asa Guru Arjan Dev

ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥

Sukh Seegaar Bikhiaa Kae Feekae Thaj Shhoddae Maeree Maae ||4||

The pleasures and adornments of corruption are insipid and useless; I have forsaken and abandoned them, O my Mother. ||4||

ਆਸਾ ਬਿਰਹੜੇ (ਮਃ ੫) (੩) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੪

Raag Asa Guru Arjan Dev

ਕਾਮ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥

Kaam Krodhh Lobh Thaj Geae Piaarae Sathigur Charanee Paae ||5||

Lust, anger and greed left me, O Beloved, when I fell at the Feet of the True Guru. ||5||

ਆਸਾ ਬਿਰਹੜੇ (ਮਃ ੫) (੩) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੪

Raag Asa Guru Arjan Dev

ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥

Jo Jan Raathae Raam Sio Piaarae Anath N Kaahoo Jaae ||6||

Those humble beings who are imbued with the Lord, O Beloved, do not go anywhere else. ||6||

ਆਸਾ ਬਿਰਹੜੇ (ਮਃ ੫) (੩) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੫

Raag Asa Guru Arjan Dev

ਹਰਿ ਰਸੁ ਜਿਨੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥

Har Ras Jinhee Chaakhiaa Piaarae Thripath Rehae Aaghaae ||7||

Those who have tasted the Lord's sublime essence, O Beloved, remain satisfied and satiated. ||7||

ਆਸਾ ਬਿਰਹੜੇ (ਮਃ ੫) (੩) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੫

Raag Asa Guru Arjan Dev

ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥

Anchal Gehiaa Saadhh Kaa Naanak Bhai Saagar Paar Paraae ||8||1||3||

One who grasps the Hem of the Gown of the Holy Saint, O Nanak, crosses over the terrible world-ocean. ||8||1||3||

ਆਸਾ ਬਿਰਹੜੇ (ਮਃ ੫) (੩) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੬

Raag Asa Guru Arjan Dev

ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥

Janam Maran Dhukh Katteeai Piaarae Jab Bhaettai Har Raae ||1||

The pains of birth and death are removed, O Beloved, when the mortal meets with the Lord, the King. ||1||

ਆਸਾ ਬਿਰਹੜੇ (ਮਃ ੫) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੭

Raag Asa Guru Arjan Dev

ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥

Sundhar Sughar Sujaan Prabh Maeraa Jeevan Dharas Dhikhaae ||2||

God is so Beautiful, so Refined, so Wise - He is my very life! Reveal to me Your Darshan! ||2||

ਆਸਾ ਬਿਰਹੜੇ (ਮਃ ੫) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੭

Raag Asa Guru Arjan Dev

ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥

Jo Jeea Thujh Thae Beeshhurae Piaarae Janam Marehi Bikh Khaae ||3||

Those beings who are separated from You, O Beloved, are born only to die; they eat the poison of corruption. ||3||

ਆਸਾ ਬਿਰਹੜੇ (ਮਃ ੫) (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੮

Raag Asa Guru Arjan Dev

ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥

Jis Thoon Maelehi So Milai Piaarae This Kai Laago Paae ||4||

He alone meets You, whom You cause to meet, O Beloved; I fall at his feet. ||4||

ਆਸਾ ਬਿਰਹੜੇ (ਮਃ ੫) (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੮

Raag Asa Guru Arjan Dev

ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥

Jo Sukh Dharasan Paekhatthae Piaarae Mukh Thae Kehan N Jaae ||5||

That happiness which one receives by beholding Your Darshan, O Beloved, cannot be described in words. ||5||

ਆਸਾ ਬਿਰਹੜੇ (ਮਃ ੫) (੪) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੯

Raag Asa Guru Arjan Dev

ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥

Saachee Preeth N Thuttee Piaarae Jug Jug Rehee Samaae ||6||

True Love cannot be broken, O Beloved; throughout the ages, it remains. ||6||

ਆਸਾ ਬਿਰਹੜੇ (ਮਃ ੫) (੪) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੪੩੧ ਪੰ. ੧੯

Raag Asa Guru Arjan Dev